

 Print Page

Sri Guru Granth Sahib

Displaying 682 of

ਧਨਾਸਰੀ ਮਹਲਾ ੫ ॥

Dhhanaasaree Mehalaa 5 ॥

Dhanaasaree, Fifth Mehl:

ਧਨਾਸਰੀ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੬੮੨

ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥

Aoukhee Gharree N Dhaekhan Dhaeee Apanaa Biradh Samaalae ॥

He does not let His devotees see the difficult times; this is His innate nature.

ਧਨਾਸਰੀ (ਮਃ ੫) (੪੬) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੬੮੨ ਪੰ. ੧

Raag Dhanaasree Guru Arjan Dev

ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥

Haathh Dhaee Raakhai Apanae Ko Saas Saas Prathipaalae ॥1॥

Giving His hand, He protects His devotee; with each and every breath, He cherishes him. ॥1॥

ਧਨਾਸਰੀ (ਮਃ ੫) (੪੬) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੬੮੨ ਪੰ. ੧

Raag Dhanaasree Guru Arjan Dev

ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥

Prabh Sio Laag Rehiou Maeraa Cheeth ॥

My consciousness remains attached to God.

ਧਨਾਸਰੀ (ਮਃ ੫) (੪੬) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੬੮੨ ਪੰ. ੨

Raag Dhanaasree Guru Arjan Dev

ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥

Aadh Anth Prabh Sadhaa Sehaaeee Dhann Hamaaraa Meeth ॥ Rehaao ॥

In the beginning, and in the end, God is always my helper and companion; blessed is my friend. ॥Pause॥

ਧਨਾਸਰੀ (ਮਃ ੫) (੪੬) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੬੮੨ ਪੰ. ੨

Raag Dhanaasree Guru Arjan Dev

ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥

Man Bilaas Bheae Saahib Kae Acharaj Dhaekh Baddaaee ॥

My mind is delighted, gazing upon the marvellous, glorious greatness of the Lord and Master.

ਧਨਾਸਰੀ (ਮਃ ੫) (੪੬) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੬੮੨ ਪੰ. ੩

Raag Dhanaasree Guru Arjan Dev

ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥

Har Simar Simar Aanadh Kar Naanak Prabh Pooran Paij Rakhaaee ||2||15||46||

Remembering, remembering the Lord in meditation, Nanak is in ecstasy; God, in His perfection, has protected and preserved his honor. ||2||15||46||

ਧਨਾਸਰੀ (ਮਃ ੫) (੪੬) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੬੮੨ ਪੰ. ੩

Raag Dhanaasree Guru Arjan Dev

ਧਨਾਸਰੀ ਮਹਲਾ ੫ ॥

Dhhanasaree Mehalaa 5 ॥

Dhanaasaree, Fifth Mehl:

ਧਨਾਸਰੀ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੬੮੨

ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥

Jis Ko Bisarai Praanapath Dhaathaa Soee Ganahu Abhaagaa ॥

One who forgets the Lord of life, the Great Giver - know that he is most unfortunate.

ਧਨਾਸਰੀ (ਮਃ ੫) (੪੭) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੬੮੨ ਪੰ. ੪

Raag Dhanaasree Guru Arjan Dev

ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥

Charan Kamal Jaa Kaa Man Raagiou Amia Sarovar Paagaa ||1||

One whose mind is in love with the Lord's lotus feet, obtains the pool of ambrosial nectar. ||1||

ਧਨਾਸਰੀ (ਮਃ ੫) (੪੭) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੬੮੨ ਪੰ. ੫

Raag Dhanaasree Guru Arjan Dev

ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥

Thaeraa Jan Raam Naam Rang Jaagaa ॥

Your humble servant awakes in the Love of the Lord's Name.

ਧਨਾਸਰੀ (ਮਃ ੫) (੪੭) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੬੮੨ ਪੰ. ੫

Raag Dhanaasree Guru Arjan Dev

ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥

Aalas Shheej Gaeiaa Sabh Than Thae Preetham Sio Man Laagaa ॥ Rehaao ॥

All laziness has departed from his body, and his mind is attached to the Beloved Lord. ||Pause||

ਧਨਾਸਰੀ (ਮਃ ੫) (੪੭) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੬੮੨ ਪੰ. ੬

Raag Dhanaasree Guru Arjan Dev

ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥

Jeh Jeh Paekho Theh Naaraaein Sagal Ghattaa Mehi Thaagaa ||

Wherever I look, the Lord is there; He is the string, upon which all hearts are strung.

ਧਨਾਸਰੀ (ਮਃ ੫) (੪੭) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੬੮੨ ਪੰ. ੬

Raag Dhanaasree Guru Arjan Dev

ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

Naam Oudhak Peevath Jan Naanak Thiaagae Sabh Anuraagaa ||2||16||47||

Drinking in the water of the Naam, servant Nanak has renounced all other loves. ||2||16||47||

ਧਨਾਸਰੀ (ਮਃ ੫) (੪੭) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੬੮੨ ਪੰ. ੭

Raag Dhanaasree Guru Arjan Dev

ਧਨਾਸਰੀ ਮਹਲਾ ੫ ॥

Dhhanasaree Mehalaa 5 ||

Dhanaasaree, Fifth Mehl:

ਧਨਾਸਰੀ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੬੮੨

ਜਨ ਕੇ ਪੂਰਨ ਹੋਏ ਕਾਮ ॥

Jan Kae Pooran Hoeae Kaam ||

All the affairs of the Lord's humble servant are perfectly resolved.

ਧਨਾਸਰੀ (ਮਃ ੫) (੪੮) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੬੮੨ ਪੰ. ੮

Raag Dhanaasree Guru Arjan Dev

ਕਲੀ ਕਾਲ ਮਹਾ ਬਿਖਿਆ ਮਹਿ ਲਜਾ ਰਾਖੀ ਰਾਮ ॥੧॥ ਰਹਾਉ ॥

Kalee Kaal Mehaa Bikhiaa Mehi Lajaa Raakhee Raam ||1|| Rehaao ||

In the utterly poisonous Dark Age of Kali Yuga, the Lord preserves and protects his honor. ||1||Pause||

ਧਨਾਸਰੀ (ਮਃ ੫) (੪੮) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੬੮੨ ਪੰ. ੮

Raag Dhanaasree Guru Arjan Dev

ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪੁਨਾ ਨਿਕਟਿ ਨ ਆਵੈ ਜਾਮ ॥

Simar Simar Suaamee Prabh Apunaa Nikatt N Aavai Jaam ||

Remembering, remembering God, his Lord and Master in meditation, the Messenger of Death does not approach him.

ਧਨਾਸਰੀ (ਮਃ ੫) (੪੮) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੬੮੨ ਪੰ. ੯

Raag Dhanaasree Guru Arjan Dev

ਮੁਕਤਿ ਬੈਕੁੰਠ ਸਾਧ ਕੀ ਸੰਗਤਿ ਜਨ ਪਾਇਓ ਹਰਿ ਕਾ ਧਾਮ ॥੧॥

Mukath Baikunth Saadhh Kee Sangath Jan Paaeiou Har Kaa Dhhaam ||1||

Liberation and heaven are found in the Saadh Sangat, the Company of the Holy; his humble servant finds the home of the Lord. ||1||

ਧਨਾਸਰੀ (ਮਃ ੫) (੪੮) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੬੮੨ ਪੰ. ੧੦

Raag Dhanaasree Guru Arjan Dev

ਚਰਨ ਕਮਲ ਹਰਿ ਜਨ ਕੀ ਥਾਤੀ ਕੋਟਿ ਸੂਖ ਬਿਸ੍ਰਾਮ ॥

Charan Kamal Har Jan Kee Thhaathee Kott Sookh Bisraam ||

The Lord's lotus feet are the treasure of His humble servant; in them, he finds millions of pleasures and comforts.

ਧਨਾਸਰੀ (ਮਃ ੫) (੪੮) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੬੮੨ ਪੰ. ੧੦

Raag Dhanaasree Guru Arjan Dev

ਗੋਬਿੰਦੁ ਦਮੋਦਰ ਸਿਮਰਉ ਦਿਨ ਰੈਨਿ ਨਾਨਕ ਸਦ ਕੁਰਬਾਨ ॥੨॥੧੭॥੪੮॥

Gobindh Dhamodhar Simaro Dhin Rain Naanak Sadh Kurabaan ||2||17||48||

He remembers the Lord God in meditation, day and night; Nanak is forever a sacrifice to him. ||2||17||48||

ਧਨਾਸਰੀ (ਮਃ ੫) (੪੮) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੬੮੨ ਪੰ. ੧੧

Raag Dhanaasree Guru Arjan Dev

ਧਨਾਸਰੀ ਮਹਲਾ ੫ ॥

Dhhaanaasaree Mehalaa 5 ||

Dhanaasaree, Fifth Mehl:

ਧਨਾਸਰੀ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੬੮੨

ਮਾਂਗਉ ਰਾਮ ਤੇ ਇਕੁ ਦਾਨੁ ॥

Maango Raam Thae Eik Dhaan ||

I beg for one gift only from the Lord.

ਧਨਾਸਰੀ (ਮਃ ੫) (੪੯) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੬੮੨ ਪੰ. ੧੨

Raag Dhanaasree Guru Arjan Dev

ਸਗਲ ਮਨੋਰਥ ਪੂਰਨ ਹੋਵਹਿ ਸਿਮਰਉ ਤੁਮਰਾ ਨਾਮੁ ॥੧॥ ਰਹਾਉ ॥

Sagal Manorathh Pooran Hovehi Simaro Thumaraa Naam ||1|| Rehaao ||

May all my desires be fulfilled, meditating on, and remembering Your Name, O Lord. ||1||Pause||

ਧਨਾਸਰੀ (ਮਃ ੫) (੪੯) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੬੮੨ ਪੰ. ੧੨

Raag Dhanaasree Guru Arjan Dev

ਚਰਨ ਤੁਮ੍ਹਾਰੇ ਹਿਰਦੈ ਵਾਸਹਿ ਸੰਤਨ ਕਾ ਸੰਗੁ ਪਾਵਉ ॥

Charan Thumhaarae Hiradhai Vaasehi Santhan Kaa Sang Paavo ||

May Your feet abide within my heart, and may I find the Society of the Saints.

ਧਨਾਸਰੀ (ਮਃ ੫) (੪੯) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੬੮੨ ਪੰ. ੧੩

Raag Dhanaasree Guru Arjan Dev

ਸੋਗ ਅਗਨਿ ਮਹਿ ਮਨੁ ਨ ਵਿਆਪੈ ਆਠ ਪਹਰ ਗੁਣ ਗਾਵਉ ॥੧॥

Sog Agan Mehi Man N Viaapai Aath Pehar Gun Gaavo ||1||

May my mind not be afflicted by the fire of sorrow; may I sing Your Glorious Praises, twenty-four hours a day. ||1||

ਧਨਾਸਰੀ (ਮਃ ੫) (੪੯) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੬੮੨ ਪੰ. ੧੩

Raag Dhanaasree Guru Arjan Dev

ਸ੍ਵਸਤਿ ਬਿਵਸਥਾ ਹਰਿ ਕੀ ਸੇਵਾ ਮਧੁੰਤ ਪ੍ਰਭ ਜਾਪਣ ॥

Svasath Bivasathhaa Har Kee Saevaa Madhhanyath Prabh Jaapan ||

May I serve the Lord in my childhood and youth, and meditate on God in my middle and old age.

ਧਨਾਸਰੀ (ਮਃ ੫) (੪੯) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੬੮੨ ਪੰ. ੧੪

Raag Dhanaasree Guru Arjan Dev

ਨਾਨਕ ਰੰਗੁ ਲਗਾ ਪਰਮੇਸਰ ਬਾਹੁੜਿ ਜਨਮ ਨ ਛਾਪਣ ॥੨॥੧੮॥੪੯॥

Naanak Rang Lagaa Paramaesar Baahurr Janam N Shhaapan ||2||18||49||

O Nanak, one who is imbued with the Love of the Transcendent Lord, is not reincarnated again to die. ||2||18||49||

ਧਨਾਸਰੀ (ਮਃ ੫) (੪੯) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੬੮੨ ਪੰ. ੧੪

Raag Dhanaasree Guru Arjan Dev

ਧਨਾਸਰੀ ਮਹਲਾ ੫ ॥

Dhahanasaree Mehalaa 5 ||

Dhanaasaree, Fifth Mehl:

ਧਨਾਸਰੀ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੬੮੨

ਮਾਂਗਉ ਰਾਮ ਤੇ ਸਭਿ ਥੋਕ ॥

Maango Raam Thae Sabh Thhok ||

I beg only from the Lord for all things.

ਧਨਾਸਰੀ (ਮਃ ੫) (੫੦) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੬੮੨ ਪੰ. ੧੫

Raag Dhanaasree Guru Arjan Dev

ਮਾਨੁਖ ਕਉ ਜਾਚਤ ਸੂਮੁ ਪਾਈਐ ਪ੍ਰਭ ਕੈ ਸਿਮਰਨਿ ਮੋਖ ॥੧॥ ਰਹਾਉ ॥

Maanukh Ko Jaachath Sram Paaeeai Prabh Kai Simaran Mokh ||1|| Rehaao ||

I would hesitate to beg from other people. Remembering God in meditation, liberation is obtained.

||1||Pause||

ਧਨਾਸਰੀ (ਮਃ ੫) (੫੦) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੬੮੨ ਪੰ. ੧੬

Raag Dhanaasree Guru Arjan Dev

ਘੋਖੇ ਮੁਨਿ ਜਨ ਸਿੰਮ੍ਰਿਤਿ ਪੁਰਾਨਾਂ ਬੇਦ ਪੁਕਾਰਹਿ ਘੋਖ ॥

Ghokhae Mun Jan Sinmrith Puraanaan Baedh Pukaarehi Ghokh ||

I have studied with the silent sages, and carefully read the Simritees, the Puraanas and the Vedas; they all proclaim that,

ਧਨਾਸਰੀ (ਮਃ ੫) (੫੦) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੬੮੨ ਪੰ. ੧੬

Raag Dhanaasree Guru Arjan Dev

ਕ੍ਰਿਪਾ ਸਿੰਧੁ ਸੇਵਿ ਸਚੁ ਪਾਈਐ ਦੋਵੈ ਸੁਹੇਲੇ ਲੋਕ ॥੧॥

Kirapaa Sindhh Saev Sach Paaeeai Dhovai Suhaelae Lok ||1||

By serving the Lord, the ocean of mercy, Truth is obtained, and both this world and the next are embellished. ||1||

ਧਨਾਸਰੀ (ਮਃ ੫) (੫੦) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੬੮੨ ਪੰ. ੧੭

Raag Dhanaasree Guru Arjan Dev

ਆਨ ਅਚਾਰ ਬਿਉਹਾਰ ਹੈ ਜੇਤੇ ਬਿਨੁ ਹਰਿ ਸਿਮਰਨ ਫੋਕ ॥

Aan Achaar Biouhaar Hai Jaethae Bin Har Simaran Fok ||

All other rituals and customs are useless, without remembering the Lord in meditation.

ਧਨਾਸਰੀ (ਮਃ ੫) (੫੦) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੬੮੨ ਪੰ. ੧੭

Raag Dhanaasree Guru Arjan Dev

ਨਾਨਕ ਜਨਮ ਮਰਣ ਭੈ ਕਾਟੇ ਮਿਲਿ ਸਾਧੂ ਬਿਨਸੇ ਸੋਕ ॥੨॥੧੯॥੫੦॥

Naanak Janam Maran Bhai Kaattae Mil Saadhoo Binasae Sok ||2||19||50||

O Nanak, the fear of birth and death has been removed; meeting the Holy Saint, sorrow is dispelled.

||2||19||50||

ਧਨਾਸਰੀ (ਮਃ ੫) (੫੦) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੬੮੨ ਪੰ. ੧੮

Raag Dhanaasree Guru Arjan Dev

ਧਨਾਸਰੀ ਮਹਲਾ ੫ ॥

Dhanaasaree Mehalaa 5 ||

Dhanaasaree, Fifth Mehl:

ਧਨਾਸਰੀ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੬੮੨

ਤ੍ਰਿਸਨਾ ਬੁਝੈ ਹਰਿ ਕੈ ਨਾਮਿ ॥

Thrisanaa Bujhai Har Kai Naam ||

Desire is quenched, through the Lord's Name.

ਧਨਾਸਰੀ (ਮਃ ੫) (੫੧) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੬੮੨ ਪੰ. ੧੯

Raag Dhanaasree Guru Arjan Dev

ਮਹਾ ਸੰਤੋਖੁ ਹੋਵੈ ਗੁਰ ਬਚਨੀ ਪ੍ਰਭ ਸਿਉ ਲਾਗੈ ਪੂਰਨ ਧਿਆਨੁ ॥੧॥ ਰਹਾਉ ॥

Mehaa Santhokh Hovai Gur Bachanee Prabh Sio Laagai Pooran Dhhiaan ||1|| Rehaao ||

Great peace and contentment come through the Guru's Word, and one's meditation is perfectly focused upon God. ||1||Pause||

ਧਨਾਸਰੀ (ਮਃ ੫) (੫੧) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੬੮੨ ਪੰ. ੧੯

Raag Dhanaasree Guru Arjan Dev